



# Punjab Government Gazette

**Published by Authority**

No. 40] CHANDIGARH, FRIDAY, OCTOBER 2, 2020 (ASVINA 10, 1942 SAKA)

## PART I

**Punjab Government Notifications and Orders**

**ਪੰਜਾਬ ਸਰਕਾਰ**

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ-1 ਸ਼ਾਖਾ)

**ਅਧਿਸੂਚਨਾ**

ਮਿਤੀ 27 ਅਗਸਤ, 2020

**ਨੰ:WR-IRP1014/1/2020-6IP1/I/69139/2020.**—ਸ਼੍ਰੀ ਅਜੀਤ ਸਿੰਘ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਦੇ ਮਿਤੀ 31.08.2019 ਨੂੰ 58 ਸਾਲ ਦੀ ਉਮਰ ਪੂਰੀ ਹੋਣ ਤੇ ਵਿੱਤ ਵਿਭਾਗ ਦੀਆਂ ਹਦਾਇਤਾਂ ਨੰ: 22/02/2012-3-ਐਫ.ਪੀ.2/475 ਮਿਤੀ 08.10.2012 ਅਤੇ ਨੰ: 22/02/2012-3ਐਫ.ਪੀ.2/257 ਮਿਤੀ 30.10.2015 ਦੇ ਸਨਮੁੱਖ ਇੱਕ ਸਾਲ ਦਾ ਆਪਸ਼ਨਲ ਵਾਧਾ ਲੈਣ ਉਪਰੰਤ, ਮਿਤੀ 31.08.2020 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੋਂ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ

ਮਿਤੀ 26 ਅਪ੍ਰੈਲ, 2020

**ਸਰਵਜੀਤ ਸਿੰਘ, ਆਈ.ਏ.ਐਸ.,**

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਜਲ ਸਰੋਤ ਵਿਭਾਗ।